

**ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ**

ਹੁਕਮ :: (1706 ਅ-2) 13/301-2014 ਅ-2 (3) (ਕੋ:ਸ-2)

ਮਿਤੀ, ਐਸ.ਏ.ਐਸ. ਨਗਰ :: 27-04-15

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਸੁਖਦੇਵ ਸਹਾਏ, ਰਿਟਾ: ਸ.ਸ. ਮਾਸਟਰ, ਸ.ਹ.ਸ. ਰਾਜੇਮਾਜਰਾ, ਡੇਰਾਬਸੀ, ਐਸ.ਏ.ਐਸ. ਨਗਰ। ਬੈਂਕ ਖਾਤਾ ਨੰ: 07912040001490 ਆਈ.ਐਫ.ਐਸ.ਸੀ. ਕੋਡ-ਓ.ਆਰ.ਬੀ.ਸੀ 0100791 ਬੈਂਕ ਦਾ ਨਾਂ- ਓਰੀਐਂਟਲ ਬੈਂਕ ਆਫ ਕਮਰਸ, ਬਨੂੰੜ, ਜ਼ਿਲ੍ਹਾ ਮੋਹਾਲੀ। ਪੀ.ਪੀ.ਓ ਨੰ: 201908/ਪੰਜਾਬ ਐਜੂ	ਰੁਪੈ: 2,850/- (ਰੁਪਏ ਦੋ ਹਜ਼ਾਰ ਅੱਠ ਸੌ ਪੰਜਾਹ ਸਿਰਫ)	ਸ਼੍ਰੀ ਸੁਖਦੇਵ ਸਹਾਏ	ਖੁਦ	ਮਿਤੀ 12-05-14 ਤੋਂ 14-05-14 ਤੱਕ ਗਿਆਨ ਸਾਗਰ ਹਸਪਤਾਲ, ਪਟਿਆਲਾ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲ੍ਹਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸ਼ਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2015-16 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ 8552-55

ਮਿਤੀ :- 28/04/15

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ।
  2. ਜ਼ਿਲ੍ਹਾ ਖਜਾਨਾ ਅਫਸਰ, ਚੰਡੀਗੜ।
  3. ਸੁਪਰਡੈਂਟ ਸੇਵਾਵਾਂ-2 ਸ਼ਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
  4. ਸ਼੍ਰੀ ਸੁਖਦੇਵ ਸਹਾਏ, ਰਿਟਾ: ਸ.ਸ. ਮਾਸਟਰ, ਮਕਾਨ ਨੰ: 65, ਨੇੜੇ ਪੋਸਟ ਆਫਿਸ, ਬਨੂੰੜ।
- ਨੱਥੀ:- ਮੈਡੀਕਲ ਬਿਲ (ਅਸਲ)



5/5  
ਸੁਪਰਡੈਂਟ ਕੋਆਰਡੀਨੇਸ਼ਨ ਸੈਲ

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ. ਨਗਰ**

ਹੁਕਮ ਨੰ: (1539 ਅ-2)(6855 ਸਰਿ) 15/320-15 ਅ-2(3) (ਕੋ.ਸੈ:2)  
ਮਿਤੀ: 27-04-15

ਪੰਜਾਬ ਵਿੱਤੀ ਨਿਯਮਾਵਲੀ ਦੇ ਜਿਲਦ-1 ਭਾਗ-1 ਦੇ ਨਿਯਮ 2.25 (ਬੀ) ਅਧੀਨ ਪ੍ਰਿੰਸੀਪਲ, ਸ.ਸ.ਸ.ਸ ਜਲਾਲ, ਜ਼ਿਲ੍ਹਾ ਬਠਿੰਡਾ ਨੂੰ ਪੇਅ ਏਗੀਅਰ ਦੇ ਟਾਈਮ ਬਾਰਡ ਬਿਲਾਂ ਦੀ ਮੌਜੂਦਗੀ ਸਾਲ 2015-16 ਲਈ ਹੇਠ ਲਿਖਿਆਂ ਸ਼ਰਤਾਂ ਤੇ ਦਿੱਤੀ ਜਾਈ ਹੈ:-

ਲੜੀ ਨੰ:	ਕਰਮਚਾਰੀ ਦਾ ਨਾਂ	ਬਿਲ ਨੰ: ਅਤੇ ਮਿਤੀ	ਰਕਮ	ਵਿਸ਼ਾ	ਸਮਾਂ
1	ਸ਼੍ਰੀਮਤੀ ਸੁਮਨ, ਸ.ਸ. ਮਿਸਟ੍ਰੈਸ,	ਬਿਲ ਨੰ: 98 ਮਿਤੀ 20-02-2014	ਰੁਪੇ: 6,621/- (ਛੇ ਹਜ਼ਾਰ ਛੇ ਸੌ ਇਕੀ ਸਿਰਫ)	ਪੇਅ ਏਗੀਅਰ	11-02-13 ਤੋਂ 28-02-13 ਤੱਕ
2	ਸ਼੍ਰੀਮਤੀ ਰਾਜਵਿੰਦਰ ਕੌਰ, ਸ.ਸ. ਮਿਸਟ੍ਰੈਸ	-ਉਕਤ-	ਰੁਪੇ: 3,311/- (ਤਿੰਨ ਹਜ਼ਾਰ ਤਿੰਨ ਸੌ ਗਿਆਰਾਂ ਸਿਰਫ)	-ਉਕਤ-	20-02-13 ਤੋਂ 28-02-13 ਤੱਕ
3	ਸ਼੍ਰੀ ਰਣਜੀਤ ਕੁਮਾਰ, ਹਿੰਦੀ ਮਾਸਟਰ	-ਉਕਤ-	ਰੁਪੇ: 3,311/- (ਤਿੰਨ ਹਜ਼ਾਰ ਤਿੰਨ ਸੌ ਗਿਆਰਾਂ ਸਿਰਫ)	-ਉਕਤ-	20-02-13 ਤੋਂ 28-02-13 ਤੱਕ
		ਕੁੱਲ ਜੋੜ:-	ਰੁਪੇ:13,243/- (ਤੇਰਾਂ ਹਜ਼ਾਰ ਦੋ ਸੌ ਤਰਤਾਲੀ ਸਿਰਫ)		

1. ਕਿ ਕਲੇਮ ਦੀ ਉਚਿਤਤਾ ਮੰਨਣ ਯੋਗ ਅਤੇ ਸਚਾਈ ਬਾਰੇ ਜ਼ਿਲ੍ਹਾ ਸਿੱਖਿਆ ਅਫਸਰ/ ਡੀ.ਡੀ.ਓ ਆਪਣੇ ਪੱਧਰ ਤੇ ਤਸਦੀਕ ਕਰਨਗੇ।
2. ਕਿ ਇਸ ਵਿੱਚੋਂ ਕਰਮਚਾਰੀਆਂ ਦੇ ਇਨਕਮ ਟੈਕਸ ਜੇਕਰ ਕੋਈ ਹੋਵੇ ਨੂੰ ਕਟਣਾ ਆਪਣੇ ਪੱਧਰ ਤੇ ਡੀ.ਡੀ.ਓ ਯਕੀਨੀ ਬਣਾਉਣਗੇ।
3. ਕਿ ਕਲੇਮ ਪਹਿਲਾਂ ਨਾ ਕੱਢਵਾਇਆ ਹੋਵੇ।

ਇਹ ਖਰਚਾ ਲੇਖਾ ਮੱਦ 2202-ਜਨਰਲ ਐਜੂ-80 ਜਨਰਲ -001 ਡਾਇਰੈਕਸ਼ਨ ਐਂਡ ਐਡਮਨਿਸਟ੍ਰੇਟਿਵ ਟੂ ਮੈਡੀਕਲ ਚਾਰਜਿਜ਼ ਨਾਨ ਪਲਾਨ ਸਾਲ 2015-16 ਵਿੱਚੋਂ ਮੀਟ ਹੋਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 8556-59

ਮਿਤੀ ਐਸ.ਏ.ਐਸ ਨਗਰ :- 28/04/15

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
  2. ਜ਼ਿਲ੍ਹਾ ਖਜਾਨਾ ਅਫਸਰ, ਬਠਿੰਡਾ।
  3. ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:), ਬਠਿੰਡਾ ਨੂੰ ਉਹਨਾਂ ਦੇ ਪੱਤਰ ਨੰ: ਲੇ-7/(2015/ਟਾਈਮ ਬਾਰ ਕਲੇਮ/31/17092 ਮਿਤੀ 13-02-2015 ਦੇ ਹਵਾਲੇ ਵਿੱਚ।
  4. ਪ੍ਰਿੰਸੀਪਲ, ਸ.ਸ.ਸ.ਸ ਜਲਾਲ, ਜ਼ਿਲ੍ਹਾ ਬਠਿੰਡਾ ਨੂੰ ਦਸਤਾਵੇਜ਼ਾਂ ਸਮੇਤ ਅਸਲ ਬਿਲ ਭੇਜਿਆ ਜਾਂਦਾ ਹੈ।
- ਨੋਟ:- ਟਾਈਮ ਬਾਰਡ ਕਲੇਮ (ਅਸਲ)

ਸੁਪਰਡੈਂਟ ਕੋਆਰਡੀਨੇਸ਼ਨ ਸੈਲ

**ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ**

ਰੁਕਮ :: (151 ਅ-3) 14/62-2015 ਅ-3 (7) (ਕੋ:ਸ-2)

ਮਿਤੀ, ਐਸ.ਏ.ਐਸ.ਨਗਰ :: 27-04-15

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਉਸ਼ਾ ਗੋਇਲ, ਰਿਟਾ: ਹਿੰਦੀ ਟੀਚਰ, ਸ.ਹ.ਸ ਸੈਕਟਰ-46, ਚੰਡੀਗੜ੍ਹ। ਬੈਂਕ ਖਾਤਾ ਨੰ:27800100000553 ਆਈ.ਐਫ.ਐਸ.ਸੀ ਕੋਡ:-ਬੀ.ਏ.ਆਰ.ਬੀ.0ਮੋਹਾਲੀ। ਬੈਂਕ ਦਾ ਨਾਂ-ਬੈਂਕ ਆਫ ਬੜੌਦਾ, ਫੇਜ਼-9, ਮੋਹਾਲੀ। ਪੀ.ਪੀ.ਓ ਨੰ:188416/ਪੰਜਾਬ	ਰੁ:9,679/- (ਕੇਵਲ ਨੌ ਹਜ਼ਾਰ ਛੇ ਸੌ ਉਨਾਸੀ ਰੁਪਏ)	ਸ਼੍ਰੀਮਤੀ ਉਸ਼ਾ ਗੋਇਲ	ਖੁਦ	ਮਿਤੀ 18-11-14 ਤੋਂ 19-11-14 ਤੱਕ ਸਰਕਾਰੀ ਹਸਪਤਾਲ, ਫੇਜ਼-6, ਮੋਹਾਲੀ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2015-16 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 8564-67 ਮਿਤੀ :- 28/04/15

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ , ਪੰਜਾਬ, ਚੰਡੀਗੜ੍ਹ।
  2. ਜ਼ਿਲਾ ਖਜਾਨਾ ਅਫਸਰ, ਚੰਡੀਗੜ੍ਹ।
  3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
  4. ਸ਼੍ਰੀਮਤੀ ਉਸ਼ਾ ਗੋਇਲ, ਰਿਟਾ: ਹਿੰਦੀ ਟੀਚਰ, ਹਾਊਸ ਨੰ:4093, ਸੈਕਟਰ 46-ਡੀ, ਚੰਡੀਗੜ੍ਹ।
- ਨੱਥੀ:- ਮੈਡੀਕਲ ਬਿਲ (ਅਸਲ)



ਸੁਪਰਡੈਂਟ ਕੋਆਰਡੀਨੇਸ਼ਨ ਸੈਲ

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ), ਪੰਜਾਬ, ਐਸ.ਏ.ਐਸ. ਨਗਰ.**

ਹੁਕਮ :: (2239 ਅ-2)(10525 ਸਰਿ) 13/147-2015 ਅ-2(3) (ਕੋ:ਸ-2)  
ਮਿਤੀ, ਐਸ.ਏ.ਐਸ. ਨਗਰ: 27-04-15

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ ਸ਼੍ਰੀ/ ਸ਼੍ਰੀਮਤੀ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਸੁਖਬੀਰ ਸਿੰਘ, ਰਿਟਾ: ਸ.ਸ. ਮਾਸਟਰ, ਸ.ਸ.ਸ.ਸ. ਢਪਾਲੀ, ਜ਼ਿਲ੍ਹਾ ਬਠਿੰਡਾ।	ਰੁਪਏ: 1,33,642/- (ਕੇਵਲ ਇਕ ਲੱਖ ਤੋਤੀ ਹਜ਼ਾਰ ਛੇ ਸੌ ਬਿਆਲੀ ਸਿਰਫ)	ਸ਼੍ਰੀ ਸੁਖਬੀਰ ਸਿੰਘ	ਖੁਦ	ਮਿਤੀ 30-12-13 ਤੋਂ 06-01-14 ਤੱਕ ਹੀਰੋ ਡੀ.ਐਮ.ਸੀ ਹਸਪਤਾਲ, ਲੁਧਿਆਣਾ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)/ ਸਕੂਲ ਮੁੱਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਥਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਥਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235- ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼- 60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼- 03- ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2015-16 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ) ਪੰਜਾਬ।

ਪਿੱਠ ਐਂਕਣ ਨੰ: ਉਕਤ / 8560-63

ਮਿਤੀ ਐਸ.ਏ.ਐਸ. ਨਗਰ :- 28/4/15

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ।
  2. ਜਿਲ੍ਹਾ ਸਿੱਖਿਆ ਅਫਸਰ (ਸੈ.ਸਿ:), ਬਠਿੰਡਾ ਨੂੰ ਉਹਨਾਂ ਦੇ ਪੱਤਰ ਨੰ: ਲੇ-2/1(2015/ਮੈਡੀਕਲ/2511/19089 ਮਿਤੀ 19-03-15 ਦੇ ਹਵਾਲੇ ਵਿਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
  3. ਜਿਲ੍ਹਾ ਖਜਾਨਾ ਅਫਸਰ, ਬਠਿੰਡਾ।
  4. ਸ਼੍ਰੀ ਸੁਖਬੀਰ ਸਿੰਘ, ਰਿਟਾ: ਸ.ਸ. ਮਾਸਟਰ, ਵਾਸੀ ਪੁਰਾਣੀ ਪਾਵਰ ਹਾਊਸ ਰੋਡ, ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ।
- ਨੱਥੀ:- ਮੈਡੀਕਲ ਬਿਲ (ਅਸਲ)



ਸੁਪਰਡੈਂਟ ਕੋਆਰਡੀਨੇਸ਼ਨ ਸੈਲ